

ਬਸੰਤੁ ਮਹਲਾ ੫ ॥

Basant, Fifth Mehl:

ਤਿਸੁ ਬਸੰਤੁ ਜਿਸੁ ਪ੍ਰਭੁ ਕ੍ਰਿਪਾਲੁ ॥

He alone experiences this springtime of the soul, unto whom God grants His Grace.

ਤਿਸੁ ਬਸੰਤੁ ਜਿਸੁ ਗੁਰੁ ਦਇਆਲੁ ॥

He alone experiences this springtime of the soul, unto whom the Guru is merciful.

ਮੰਗਲੁ ਤਿਸ ਕੈ ਜਿਸੁ ਏਕੁ ਕਾਮੁ ॥

He alone is joyful, who works for the One Lord.

ਤਿਸੁ ਸਦ ਬਸੰਤੁ ਜਿਸੁ ਰਿਦੈ ਨਾਮੁ ॥੧॥

He alone experiences this eternal springtime of the soul, within whose heart the Naam, the Name of the Lord, abides. ||1||

ਗ੍ਰਿਹਿ ਤਾ ਕੇ ਬਸੰਤੁ ਗਨੀ ॥

This spring comes only to those homes,

ਜਾ ਕੈ ਕੀਰਤਨੁ ਹਰਿ ਧੁਨੀ ॥੧॥ ਰਹਾਉ ॥

in which the melody of the Kirtan of the Lord's Praises resounds. ||1||Pause||

ਪ੍ਰੀਤਿ ਪਾਰਬ੍ਰਹਮ ਮਉਲਿ ਮਨਾ ॥

O mortal, let your love for the Supreme Lord God blossom forth.

ਗਿਆਨੁ ਕਮਾਈਐ ਪੂਛਿ ਜਨਾਂ ॥

Practice spiritual wisdom, and consult the humble servants of the Lord.

ਸੋ ਤਪਸੀ ਜਿਸੁ ਸਾਧਸੰਗੁ ॥

He alone is an ascetic, who joins the Saadh Sangat, the Company of the Holy.

ਸਦ ਧਿਆਨੀ ਜਿਸੁ ਗੁਰਹਿ ਰੰਗੁ ॥੨॥

He alone dwells in deep, continual meditation, who loves his Guru. ||2||

ਸੇ ਨਿਰਭਉ ਜਿਨ੍ ਭਉ ਪਇਆ ॥

He alone is fearless, who has the Fear of God.

ਸੋ ਸੁਖੀਆ ਜਿਸੁ ਭ੍ਰਮੁ ਗਇਆ ॥

He alone is peaceful, whose doubts are dispelled.

ਸੋ ਇਕਾਂਤੀ ਜਿਸੁ ਰਿਦਾ ਥਾਇ ॥

He alone is a hermit, who heart is steady and stable.

ਸੋਈ ਨਿਹਚਲੁ ਸਾਚ ਠਾਇ ॥੩॥

He alone is steady and unmoving, who has found the true place. ||3||

ਏਕਾ ਖੋਜੈ ਏਕ ਪ੍ਰੀਤਿ ॥

He seeks the One Lord, and loves the One Lord.

ਦਰਸਨ ਪਰਸਨ ਹੀਤ ਚੀਤਿ ॥

He loves to gaze upon the Blessed Vision of the Lord's Darshan.

ਹਰਿ ਰੰਗ ਰੰਗਾ ਸਹਜਿ ਮਾਣੁ ॥

He intuitively enjoys the Love of the Lord.

ਨਾਨਕ ਦਾਸ ਤਿਸੁ ਜਨ ਕੁਰਬਾਣੁ ॥੪॥੩॥

Slave Nanak is a sacrifice to that humble being. ||4||3||